

ਆਸਾ ਮਹਲਾ ੫ ॥

Aasaa, Fifth Mehl:

ਬਾਹਰੁ ਧੋਇ ਅੰਤਰੁ ਮਨੁ ਮੈਲਾ ਦੁਇ ਠਉਰ ਅਪੁਨੇ ਖੋਏ ॥

He washes outwardly, but within, his mind is filthy; thus he loses his place in both worlds.

ਈਹਾ ਕਾਮਿ ਕ੍ਰੋਧਿ ਮੋਹਿ ਵਿਆਪਿਆ ਆਗੈ ਮੁਸਿ ਮੁਸਿ ਰੋਏ ॥੧॥

Here, he is engrossed in sexual desire, anger and emotional attachment; hereafter, he shall sigh and weep. ||1||

ਗੋਵਿੰਦ ਭਜਨ ਕੀ ਮਤਿ ਹੈ ਹੋਰਾ ॥

The way to vibrate and meditate on the Lord of the Universe is different.

ਵਰਮੀ ਮਾਰੀ ਸਾਪੁ ਨ ਮਰਈ ਨਾਮੁ ਨ ਸੁਨਈ ਡੋਰਾ ॥੧॥ ਰਹਾਉ ॥

Destroying the snake-hole, the snake is not killed; the deaf person does not hear the Lord's Name. ||1||Pause||

ਮਾਇਆ ਕੀ ਕਿਰਤਿ ਛੋਡਿ ਗਵਾਈ ਭਗਤੀ ਸਾਰ ਨ ਜਾਨੈ ॥

He renounces the affairs of Maya, but he does not appreciate the value of devotional worship.

ਬੇਦ ਸਾਸਤ੍ਰੁ ਕਉ ਤਰਕਨਿ ਲਾਗਾ ਤਤੁ ਜੋਗੁ ਨ ਪਛਾਨੈ ॥੨॥

He finds fault with the Vedas and the Shaastras, and does not know the essence of Yoga. ||2||

ਉਘਰਿ ਗਇਆ ਜੈਸਾ ਖੋਟਾ ਢਬੂਆ ਨਦਰਿ ਸਰਾਫਾ ਆਇਆ ॥

He stands exposed, like a counterfeit coin, when inspected by the Lord, the Assayer.

ਅੰਤਰਜਾਮੀ ਸਭੁ ਕਿਛੁ ਜਾਨੈ ਉਸ ਤੇ ਕਹਾ ਛੁਪਾਇਆ ॥੩॥

The Inner-knower, the Searcher of hearts, knows everything; how can we hide anything from Him? ||3||

ਕੂੜਿ ਕਪਟਿ ਬੰਚਿ ਨਿੰਮੁਨੀਆਦਾ ਬਿਨਸਿ ਗਇਆ ਤਤਕਾਲੇ ॥

Through falsehood, fraud and deceit, the mortal collapses in an instant - he has no foundation at all.

ਸਤਿ ਸਤਿ ਸਤਿ ਨਾਨਕਿ ਕਹਿਆ ਅਪਨੈ ਹਿਰਦੈ ਦੇਖੁ ਸਮਾਲੇ ॥੪॥੩॥੪੨॥

Truly, truly, truly, Nanak speaks; look within your own heart, and realize this.

॥4॥3॥42॥